



ਆਸਟ੍ਰੇਲੀਆ ਵਿੱਚ ਦਾਖਲ ਹੋਣਾ ਅਤੇ ਛੱਡ ਕੇ ਜਾਣਾ

ਤਾਜ਼ਾ ਜਾਣਕਾਰੀ (ਅੱਪਡੇਟ)

6 ਜੁਲਾਈ 2022 ਤੋਂ, ਤੁਸੀਂ ਆਸਟ੍ਰੇਲੀਆ ਨੂੰ ਕਿਵੇਂ ਆਉਂਦੇ-ਜਾਂਦੇ ਹੋ ਉਸ ਦਾ ਤੁਹਾਡਾ ਤਰੀਕਾ ਬਦਲ ਗਿਆ ਹੈ। ਸਾਰੇ ਯਾਤਰੀਆਂ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ:

- ਆਸਟ੍ਰੇਲੀਆ ਵਿੱਚ ਦਾਖਲ ਹੋ ਰਹੇ ਲੋਕਾਂ ਨੂੰ ਟੀਕਾਕਰਨ ਦੀ ਅਵਸਥਾ ਦਾ ਸਬੂਤ ਪ੍ਰਦਾਨ ਕਰਵਾਉਣ ਦੀ ਲੋੜ ਨਹੀਂ ਹੈ
- ਆਸਟ੍ਰੇਲੀਆ ਵਿੱਚ ਦਾਖਲ ਹੋਣ ਵਾਲੇ ਲੋਕਾਂ ਨੂੰ ਡਿਜ਼ਿਟਲ ਯਾਤਰੀ ਘੋਸ਼ਣਾ ਪੱਤਰ ਜਾਂ ਸਮੁੰਦਰੀ ਯਾਤਰਾ ਘੋਸ਼ਣਾ-ਪੱਤਰ ਨੂੰ ਪੂਰਾ ਕਰਨ ਦੀ ਲੋੜ ਨਹੀਂ ਹੈ
- ਆਸਟ੍ਰੇਲੀਆ ਛੱਡ ਕੇ ਜਾ ਰਹੇ ਲੋਕਾਂ ਨੂੰ ਉਹਨਾਂ ਦੀ ਟੀਕਾਕਰਨ ਅਵਸਥਾ ਦਾ ਸਬੂਤ ਪ੍ਰਦਾਨ ਕਰਵਾਉਣ ਲਈ ਨਹੀਂ ਕਿਹਾ ਜਾਵੇਗਾ
- ਬਿਨਾਂ ਟੀਕਾਕਰਨ ਵਾਲੇ ਵੀਜ਼ਾ ਧਾਰਕਾਂ ਨੂੰ ਆਸਟ੍ਰੇਲੀਆ ਦੀ ਯਾਤਰਾ ਕਰਨ ਲਈ ਹੁਣ ਯਾਤਰਾ ਤੋਂ ਛੋਟ ਦੀ ਲੋੜ ਨਹੀਂ ਹੈ
- ਆਸਟ੍ਰੇਲੀਆ ਜਾਣ ਵਾਲੀਆਂ ਉਡਾਣਾਂ ਵਿੱਚ ਅਜੇ ਵੀ ਮਾਸਕ ਪਾਉਣ ਦੀ ਲੋੜ ਹੈ।

ਇਹ ਯਾਦ ਰੱਖਣਾ ਮਹੱਤਵਪੂਰਨ ਹੈ ਕਿ ਏਅਰਲਾਈਨਾਂ, ਸਮੁੰਦਰੀ ਜਹਾਜ਼ ਸੰਚਾਲਕਾਂ ਅਤੇ ਹੋਰ ਦੇਸ਼ਾਂ ਦੀਆਂ ਵਿਸ਼ੇਸ਼ ਲੋੜਾਂ ਹੋ ਸਕਦੀਆਂ ਹਨ ਜਿੰਨ੍ਹਾਂ ਦੀ ਯਾਤਰੀਆਂ ਨੂੰ ਪਾਲਣਾ ਕਰਨ ਦੀ ਲੋੜ ਹੁੰਦੀ ਹੈ।

ਆਸਟ੍ਰੇਲੀਆ ਵਿੱਚ ਦਾਖਲ ਹੋਣਾ ਅਤੇ ਛੱਡ ਕੇ ਜਾਣਾ

ਘਰੇਲੂ ਮਾਮਲਿਆਂ ਦਾ ਵਿਭਾਗ (ਡਿਪਾਰਟਮੈਂਟ ਆਫ ਹੋਮ ਅਫੇਅਰਜ਼) ਅਤੇ ਆਸਟ੍ਰੇਲੀਅਨ ਬਾਰਡਰ ਫੋਰਸ ਉਹਨਾਂ ਲੋਕਾਂ ਨੂੰ ਸਲਾਹ ਪ੍ਰਦਾਨ ਕਰਵਾਉਂਦੇ ਹਨ ਜੋ ਆਸਟ੍ਰੇਲੀਆ ਵਿੱਚ ਦਾਖਲ ਹੋਣ ਜਾਂ ਇਸ ਨੂੰ ਛੱਡ ਕੇ ਜਾਣ ਦੀ ਇੱਛਾ ਕਰਦੇ ਹਨ।

ਵਧੇਰੇ ਜਾਣਕਾਰੀ ਲਈ ਵੇਖੋ:

- [ਆਸਟ੍ਰੇਲੀਆ ਵਿੱਚ ਦਾਖਲ ਹੋਣਾ](#)
- [ਤੁਹਾਡੇ ਆਸਟ੍ਰੇਲੀਆ ਛੱਡ ਕੇ ਜਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ](#)
- [ਸਰਹੱਦ ਪਾਰ ਕਰਨਾ](#)
- [ਯਾਤਰਾ ਦੇ ਦਸਤਾਵੇਜ਼](#)

ਜਿਨ੍ਹਾਂ ਲੋਕਾਂ ਨੂੰ ਵੀਜ਼ੇ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਆਸਟ੍ਰੇਲੀਆ ਦੀ ਯਾਤਰਾ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੋਵੇ। ਆਸਟ੍ਰੇਲੀਆ ਦੀਆਂ ਵੀਜ਼ਾ ਲੋੜਾਂ ਦੀ ਜਾਂਚ ਕਰਨ ਲਈ, ਵੇਖੋ: [ਵੀਜ਼ਾ ਵਿਕਲਪਾਂ ਦੀ ਪੜਚੋਲ ਕਰੋ](#)

ਆਸਟ੍ਰੇਲੀਅਨ ਬਾਰਡਰ ਫੋਰਸ [ਸਮੰਦਰ ਰਾਹੀਂ ਆਸਟ੍ਰੇਲੀਆ ਵਿੱਚ ਦਾਖਲ ਹੋਣ ਜਾਂ ਛੱਡ ਕੇ ਜਾਣ](#) ਵਾਲੇ ਲੋਕਾਂ ਵਾਸਤੇ ਅਗਲੇਰੀ ਸਲਾਹ ਪ੍ਰਦਾਨ ਕਰਵਾਉਂਦੀ ਹੈ।

ਵਿਦੇਸ਼ਾਂ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਆਸਟ੍ਰੇਲੀਆ ਦੇ ਨਾਗਰਿਕਾਂ ਨੂੰ [Smartertraveller](#) 'ਤੇ ਜਾ ਕੇ ਵਰਤਮਾਨ ਯਾਤਰਾ ਸਲਾਹ ਦੀ ਜਾਂਚ ਕਰਨ ਲਈ ਉਤਸ਼ਾਹਤ ਕੀਤਾ ਜਾਂਦਾ ਹੈ।

ਸਿਹਤ ਵਿਭਾਗ [ਅੰਤਰਰਾਸ਼ਟਰੀ ਯਾਤਰਾ ਅਤੇ ਕੋਵਿਡ-19 \(COVID-19\)](#) ਬਾਰੇ ਸਿਹਤ ਸਲਾਹ ਪ੍ਰਦਾਨ ਕਰਦਾ ਹੈ।

ਪ੍ਰਾਂਤ ਅਤੇ ਕੇਂਦਰੀ ਪ੍ਰਦੇਸ਼ ਦੀ ਜਾਣਕਾਰੀ

ਆਸਟ੍ਰੇਲੀਆ ਵਿੱਚ ਹਰੇਕ ਪ੍ਰਾਂਤ ਅਤੇ ਕੇਂਦਰੀ ਪ੍ਰਦੇਸ਼ ਦੇ ਆਪਣੀਆਂ ਲੋੜਾਂ ਹਨ ਜਿਨ੍ਹਾਂ ਦੀ ਪਾਲਣਾ ਕਰਨ ਦੀ ਤੁਹਾਨੂੰ ਲੋੜ ਪਵੇਗੀ। ਜੇ ਤੁਸੀਂ ਆਸਟ੍ਰੇਲੀਆ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਨੂੰ ਉਸ ਪ੍ਰਾਂਤ ਜਾਂ ਕੇਂਦਰੀ ਪ੍ਰਦੇਸ਼ ਦੀਆਂ ਲੋੜਾਂ ਦੀ ਜਾਂਚ ਕਰਨੀ ਚਾਹੀਦੀ ਹੈ ਜਿਸ ਵੱਲ ਤੁਸੀਂ ਯਾਤਰਾ ਕਰ ਰਹੇ ਹੋ। ਲੋੜਾਂ ਵਿੱਚ ਤੁਹਾਡੇ ਆਸਟ੍ਰੇਲੀਆ ਪਹੁੰਚਣ ਤੋਂ ਬਾਅਦ ਕੋਵਿਡ-19 (COVID-19) ਲਈ ਟੈਸਟ ਕਰਵਾਉਣਾ ਜਾਂ ਕੁਝ ਸਥਾਨਾਂ ਦੀ ਯਾਤਰਾ ਕਰਨ ਜਾਂ ਕੁਝ ਕਿੱਤਿਆਂ ਵਿੱਚ ਕੰਮ ਕਰਨ ਲਈ ਟੀਕਾਕਰਨ ਦੀਆਂ ਲੋੜਾਂ ਸ਼ਾਮਲ ਹੋ ਸਕਦੀਆਂ ਹਨ।

ਵਧੇਰੇ ਜਾਣਕਾਰੀ ਵਾਸਤੇ [ਪ੍ਰਾਂਤ ਅਤੇ ਕੇਂਦਰੀ ਪ੍ਰਦੇਸ਼ ਦੀ ਜਾਣਕਾਰੀ](#) ਵੇਖੋ।

ਆਸਟ੍ਰੇਲੀਆ ਦਾ ਟੀਕਾਕਰਨ ਪ੍ਰੋਗਰਾਮ

ਆਸਟ੍ਰੇਲੀਆ ਵਿੱਚ ਹਰ ਕੋਈ ਕੋਵਿਡ-19 (COVID-19) ਟੀਕਾ ਮੁਫਤ ਲਗਵਾ ਸਕਦਾ ਹੈ। ਆਸਟ੍ਰੇਲੀਆ ਪਹੁੰਚਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਆਸਟ੍ਰੇਲੀਆ ਦੇ ਕੋਵਿਡ-19 (COVID-19) ਟੀਕਾਕਰਨ ਪ੍ਰੋਗਰਾਮ ਤੱਕ ਪਹੁੰਚ ਕਰਨ ਲਈ ਉਤਸ਼ਾਹਤ ਕੀਤਾ ਜਾਂਦਾ ਹੈ।

ਵਧੇਰੇ ਜਾਣਕਾਰੀ ਲਈ [ਕੋਵਿਡ-19 \(COVID-19\) ਵੈਕਸੀਨ](#) ਵੇਖੋ।

ਵੀਜ਼ਾ ਰਿਆਇਤਾਂ ਅਤੇ ਫੀਸਾਂ ਦੀ ਵਾਪਸੀ

ਕੋਵਿਡ-19 (COVID-19) ਮਹਾਂਮਾਰੀ ਦੇ ਸਮੇਂ ਦੇ ਪ੍ਰਭਾਵਾਂ ਦੇ ਕਾਰਨ, ਕੁਝ ਵੀਜ਼ਾ ਸ਼੍ਰੇਣੀਆਂ ਵਿੱਚ ਕਈ ਤਬਦੀਲੀਆਂ ਕੀਤੀਆਂ ਗਈਆਂ ਸਨ, ਜਿਸ ਵਿੱਚ ਰਿਆਇਤੀ ਮਿਆਦਾਂ ਦੀ ਸ਼ੁਰੂਆਤ, ਫੀਸ ਮੁਆਫੀ ਅਤੇ ਵੀਜ਼ੇ ਦੀ ਫੀਸ ਦੀ ਵਾਪਸੀ ਸ਼ਾਮਲ ਸਨ।

ਵਧੇਰੇ ਜਾਣਕਾਰੀ ਲਈ [ਕੋਵਿਡ-19 \(COVID-19\) ਵੀਜ਼ਾ ਜਾਣਕਾਰੀ](#) ਵੇਖੋ।